



Punjab Government Gazette

Published by Authority

No. 10]

CHANDIGARH, FRIDAY, MARCH 7, 2025 (PHALGUNA 16, 1946 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁਕਮ

ਮਿਤੀ 31 ਅਗਸਤ, 2023

ਨੰ: WSSD-BR203/13/2023-6BR2/1989.- ਸ਼੍ਰੀ ਜੋਗਿੰਦਰ ਸਿੰਘ, ਉਪ ਮੰਡਲ ਇੰਜੀਨੀਅਰ (ਸੀਨੀਅਰਤਾ ਨੰਬਰ ਕੋਡ ਨੰਬਰ 699/1067) (ਡਿਪਲੋਮਾ ਹੋਲਡਰ) (IHRMS CODE 216561), ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਧੂਰੀ ਦੀ 58 ਸਾਲ ਦੀ ਉਮਰ ਪੂਰੀ ਹੋਣ ਤੇ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26 (ੳ) ਅਧੀਨ ਮਿਤੀ 31.08.2023 ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਇਸ ਤੋਂ ਇਲਾਵਾ ਅਧਿਕਾਰੀ ਵਿਰੁੱਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜ਼ੀਲੈਂਸ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁਆਰਾ ਇਨ੍ਹਾਂ ਹੁਕਮਾਂ ਨੂੰ ਮੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

3. ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ, ਧੂਰੀ ਦੀ ਖਾਲੀ ਹੋਈ ਅਸਾਮੀ ਦਾ ਵਾਧੂ ਚਾਰਜ ਇੰਜ.ਕੰਵਲਪ੍ਰੀਤ ਕੌਰ, ਉਪ ਮੰਡਲ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਉਪ ਮੰਡਲ ਨੰ.1 ਮਲੇਰਕੋਟਲਾ ਨੂੰ ਦਿੱਤਾ ਜਾਂਦਾ ਹੈ ਅਤੇ ਇਸ ਵਾਧੂ ਚਾਰਜ ਦੇ ਬਦਲੇ ਅਧਿਕਾਰੀ ਨੂੰ ਕੋਈ ਵੀ ਵਾਧੂ ਵਿੱਤੀ ਲਾਭ ਮਿਲਣਯੋਗ ਨਹੀਂ ਹੋਣਗੇ।

ਡੀ.ਕੇ.ਤਿਵਾਰੀ, ਆਈ.ਏ.ਐਸ.,

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।